

ਸਤਿਕਾਰਯੋਗ ਗਿਆਨੀ ਹਰਪ੍ਰੀਤ ਸਿੰਘ ਜੀ,
ਜਥੇਦਾਰ, ਅਕਾਲ ਤਖਤ ਸਾਹਿਬ

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਇਹ ਖਤ ਅਸੀਂ, ਆਪਜੀ ਨੂੰ ਇਸ ਮਕਸਦ ਨਾਲ ਲਿਖ ਰਹੇ ਹਾਂ ਕਿ ਅਯੋਧਿਆ ਵਿਖੇ ਪੰਜ ਅਗਸਤ ਨੂੰ ਰਾਮ ਮੰਦਿਰ ਦੇ ਨਿਰਮਾਣ ਲਈ ਰੱਖੇ ਗਏ ਸਮਾਰੋਹ ਵਿੱਚ ਸਿੱਖਾਂ ਦੀਆਂ ਧਾਰਮਿਕ ਅਤੇ ਕੌਮੀ ਸੰਸਥਾਵਾਂ ਦੀ ਲੀਡਰਸ਼ਿਪ ਨੂੰ ਸ਼ਾਮਲ ਹੋਣ ਤੋਂ ਵਰਜਿਆ ਜਾਵੇ। ਸਾਡੀ ਜਾਣਕਾਰੀ ਅਨੁਸਾਰ ਸਮਾਰੋਹ ਦੇ ਪ੍ਰਬੰਧਕ ਸਿੱਖਾਂ ਦੇ ਪੰਜ ਤਖਤਾਂ ਦੇ ਜਥੇਦਾਰਾਂ ਨੂੰ 'ਮਹਿਮਾਨ' ਵਜੋਂ ਸੱਦਾ ਦੇਣ ਦਾ ਫੈਸਲਾ ਕਰ ਚੁੱਕੇ ਹਨ।

ਸਿੱਖ ਇਸ ਖਿੱਤੇ ਦਾ ਮਾਨਤਾ-ਪ੍ਰਾਪਤ ਧਰਮ ਹੈ ਅਤੇ ਸਿੱਖਾਂ ਵੱਲੋਂ ਇਕ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਲੰਧਰ ਕੇ ਦੂਜੇ ਧਰਮ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋਣਾ ਘਾਤਕ ਹੀ ਨਹੀਂ ਗ਼ੈਰ-ਸਿਧਾਂਤਿਕ ਵੀ ਹੈ। ਸਾਡੇ ਲਈ ਦੋਨਾਂ ਧਰਮਾਂ (ਹਿੰਦੂ ਅਤੇ ਮੁਸਲਿਮ) ਨਾਲ ਰਿਸ਼ਤਾ ਬਰਾਬਰ 'ਤੇ ਰੱਖਣਾ ਅਤੇ ਨਿਭਾਉਣਾ ਹੀ ਕੌਮੀ ਹਿਤ ਵਿੱਚ ਹੈ। ਸਿੱਖ ਲਈ ਦੋਨਾਂ ਧਰਮਾਂ ਵਿਚਾਲੇ ਵਿਵਾਦ ਵਿੱਚ ਧਿਰ ਬਣਨਾ ਬੇਸਮਝੀ ਅਤੇ ਬੇਲੋੜਾ ਹੋਵੇਗਾ।

ਅਸੀਂ, ਸਭ ਜਾਣਦੇ ਹਾਂ ਕਿ ਰਾਮ ਮੰਦਿਰ ਦੇ ਹੱਕ ਵਿੱਚ ਅਦਾਲਤ ਦਾ ਇਕਪਾਸੜ ਫੈਸਲਾ ਰਾਜਨੀਤੀ ਤੇ ਪ੍ਰੇਰਿਤ ਸੀ। ਮੰਦਿਰ ਦਾ ਉਦਘਾਟਨੀ ਸਮਾਰੋਹ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਨਰਿੰਦਰ ਮੇਦੀ ਦੀ ਸਰਕਾਰ ਵਲੋਂ ਜਬਰੀ ਖੋਹਣ ਦੀ ਪਹਿਲੀ ਬਰਸੀ ਮੌਕੇ ਆਯੋਜਿਤ ਕਰਨਾ ਇਤਫ਼ਾਕਨ ਨਹੀਂ ਹੈ। ਹਿੰਦੁਤਵ ਤਾਕਤਾਂ ਅਤੇ ਦਿੱਲੀ ਦੀ ਫਾਸੀਵਾਦੀ ਸਰਕਾਰ ਵੱਲੋਂ ੫ ਤਾਰੀਕ ਸੋਚ ਸਮਝ ਕੇ ਨਿਸਚਿਤ ਕੀਤੀ ਗਈ ਹੈ ਤਾਂ ਜੋ ਮੁਸਲਮਾਨ ਭਾਈਚਾਰੇ ਦੇ ਨਾਲ-ਨਾਲ ਕਸ਼ਮੀਰੀ ਅਵਾਮ ਦੇ ਜ਼ਖਮਾਂ 'ਤੇ ਵੀ ਲੂਣ ਮਲਿਆ ਜਾ ਸਕੇ।

ਬਤੌਰ ਜਥੇਦਾਰ ਅਕਾਲ ਤਖਤ ਸਾਹਿਬ, ਆਪ ਜੀ ਯਕੀਨੀ ਬਣਾਉ ਕਿ ਕੋਈ ਵੀ ਸਿੱਖ, ਖ਼ਾਲਸਾ ਪੰਥ ਦੇ ਨੁਮਾਇੰਦੇ ਦੀ ਹੈਸੀਅਤ ਵਿਚ ਅਯੋਧਿਆ ਜਸ਼ਨਾਂ ਵਿਚ ਹਿੱਸਾ ਲੈਣ ਨਾ ਜਾਵੇ।

ਸਤਿਕਾਰ ਸਹਿਤ :

ਪਰਮਜੀਤ ਸਿੰਘ ਟਾਂਡਾ
ਜਨਰਲ ਸਕੱਤਰ
ਦਲ ਖ਼ਾਲਸਾ

ਪਰਮਜੀਤ ਸਿੰਘ ਮੰਡ
ਪ੍ਰਧਾਨ, ਸਿੱਖ ਯੂਥ ਆਫ ਪੰਜਾਬ

ਤਾਰੀਕ: ੦੧-ਅਗਸਤ-੨੦੨੦